

ਪੰਜਾਬ ਸਕੂਲ ਸਿੱਖਿਆ ਬੋਰਡ (ਸੈਲਫ ਅਪ੍ਰੇਜ਼ਲ ਫਾਰਮ)

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗਰੁੱਪ ਏ, ਬੀ, ਅਤੇ ਸੀ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਸਲਾਨਾ ਕਾਰਜਗੁਜ਼ਾਰੀ ਮੁਲਾਂਕਣ ਰਿਪੋਰਟ ਲਈ ਸਮਾਂ/ਸਾਲ ਦੀ ਰਿਪੋਰਟ ਨਿੱਜੀ ਡਾਟਾ :-

(ਭਾਗ-1)

1	ਅਧਿਕਾਰੀ /ਕਰਮਚਾਰੀ ਦਾ ਨਾਮ / ਪਿਤਾ ਦਾ ਨਾਮ / IHRMS Code/ ਸ਼ਾਖਾ / ਤਾਇਨਾਤੀ ਦੀ ਮਿਤੀ	
2	ਪੀ.ਐਫ./ ਸੀ.ਪੀ.ਐਫ ਨੰਬਰ	
3	ਜਨਮ ਮਿਤੀ	
4	ਅਸਾਮੀ ਜਿਸ ਤੇ ਕੰਮ ਕਰਦਾ ਹੈ	
5	ਮੌਜੂਦਾ ਗਰੇਡ ਵਿੱਚ ਲਗਾਤਾਰ ਨਿਯੁਕਤੀ ਦੀ ਮਿਤੀ ਅਤੇ ਗਰੇਡ	
6	ਸਾਲ ਦੌਰਾਨ ਡਿਊਟੀ ਤੇ ਗੈਰ-ਹਾਜ਼ਰ ਰਹਿਣ ਦਾ ਸਮਾਂ (ਟ੍ਰੇਨਿੰਗ ਆਦਿ ਦਾ ਸਮਾਂ ਵੀ ਸਪੱਸ਼ਟ ਕੀਤਾ ਜਾਵੇ)	
7	ਪ੍ਰਾਪਰਟੀ ਰਿਟਰਨ ਭਰਨ ਦੀ ਮਿਤੀ	
8	(ੳ) ਕੀ ਅਧਿਕਾਰੀ / ਕਰਮਚਾਰੀ ਨੇ ਪੀ.ਆਰ./ ਵੀਜ਼ਾ / ਗਰੀਨ ਕਾਰਡ/ ਇਮੀਗ੍ਰੇਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ ?	
	(ਅ) ਜੇਕਰ ਹਾਂ, ਤਾਂ ਅਧਿਕਾਰੀ / ਕਰਮਚਾਰੀ ਵੱਲੋਂ ਕਿਸ ਦੇਸ਼ ਦੀ ਪੀ.ਆਰ./ ਵੀਜ਼ਾ/ਗਰੀਨ ਕਾਰਡ / ਇਮੀਗ੍ਰੇਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ ਅਤੇ ਕਿਸ ਮਿਤੀ ਨੂੰ ?	

ਤਸਦੀਕ ਕੀਤਾ ਜਾਂਦਾ ਹੈ ਕਿ ਉਪਰੋਕਤ ਦਿੱਤੀ ਸੂਚਨਾ ਸਹੀ / ਦਰੁਸਤ ਹੈ ਅਤੇ ਮੇਰੇ ਵੱਲੋਂ ਕੋਈ ਸੂਚਨਾ/ ਤੱਥ ਲੁਕਾ ਛੁਪਾ ਕੇ ਨਹੀਂ ਰੱਖਿਆ ਗਿਆ ਹੈ। ਇਹ ਵੀ ਤਸਦੀਕ ਕੀਤਾ ਜਾਂਦਾ ਹੈ ਕਿ ਮੈਂ ਇਸ ਪ੍ਰੋਫਾਰਮੇ ਤੋਂ ਇਲਾਵਾ ਇਸ ਸਮੇਂ ਲਈ (ਏ.ਪੀ.ਏ.ਆਰ) ਦਾ ਹੋਰ ਪ੍ਰੋਫਾਰਮਾ ਨਹੀਂ ਭਰਿਆ ਹੈ।

ਹਸਤਾਖਰ
(ਅਧਿਕਾਰੀ / ਕਰਮਚਾਰੀ ਜਿਸ ਦੀ ਰਿਪੋਰਟ ਲਿਖੀ ਜਾਣੀ ਹੈ)
ਮਿਤੀ

Name & designation of the officer reported upon	
Period of Report	

ਭਾਗ-2 (ਨਿੱਜੀ ਮੁਲਅੰਕਣ) ਉਸ ਅਧਿਕਾਰੀ / ਕਰਮਚਾਰੀ ਵੱਲੋਂ ਭਰਿਆ ਜਾਵੇ ਜਿਸ ਦੀ ਰਿਪੋਰਟ ਲਿਖੀ ਜਾ ਰਹੀ ਹੈ:-

1	ਡਿਊਟੀ ਦਾ ਸੰਖੇਪ ਵਿਵਰਣ:	
2(a)	ਵਿਭਾਗ ਵੱਲੋਂ ਨਿਰਧਾਰਤ ਕੀਤੇ ਟੀਚੇ	
2(b)	ਵਿਭਾਗ ਵੱਲੋਂ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ	
3	ਡਿਊਟੀ ਨਿਭਾਉਣ ਅਤੇ ਟੀਚਿਆਂ ਦੀ ਪ੍ਰਾਪਤੀ ਵਿੱਚ ਆਈਆਂ ਔਕੜਾਂ ਜੇਕਰ ਕੋਈ ਹੋਣ ਤਾਂ	
4	ਨਵੇਂ ਉਪਰਾਲੇ /ਉੱਦਮ	
5	ਕੀ ਗਿਆਨ ਵਿੱਚ ਵਾਧੇ ਜਾਂ ਹੁਨਰ ਵਿੱਚ ਨਿਖਾਰ ਲਿਆਉਣ ਲਈ ਕੋਈ ਟ੍ਰੇਨਿੰਗ ਲਈ ਗਈ ਹੈ? ਜੇ ਹਾਂ ਤਾਂ ਵੇਰਵੇ	

ਸਥਾਨ
ਮਿਤੀ:-

ਹਸਤਾਖਰ
(ਅਧਿਕਾਰੀ /ਕਰਮਚਾਰੀ ਜਿਸ ਦੀ ਰਿਪੋਰਟ ਲਿਖੀ ਜਾਣੀ ਹੈ)
ਮਿਤੀ:

Name & designation of the officer reported upon	
Period of Report	

(ਰਿਪੋਰਟ ਲਿਖਣ ਤੋਂ ਪਹਿਲਾਂ ਦਿਸ਼ਾ ਨਿਰਦੇਸ਼ ਧਿਆਨ ਨਾਲ ਪੜ੍ਹ ਲਏ ਜਾਣ)

ਭਾਗ-3 (ਰਿਪੋਰਟ ਲਿਖਣ ਅਤੇ ਰੀਵਿਊ ਕਰਤਾ ਵਾਲੇ ਅਧਿਕਾਰੀ ਵੱਲੋਂ ਮੁਲਅੰਕਣ)

ਰਿਪੋਰਟ ਕਰਤਾ ਅਧਿਕਾਰੀ ਵੱਲੋਂ ਹਰ ਇੱਕ ਨੁਕਤੇ ਦੀ ਦਰਜਾਬੰਦੀ (Grading) ਉੱਤਮ/ਬਹੁਤ ਔਖਾ/ਔਖਾ/ਔਸਤ ਦਿੱਤੀ ਜਾਵੇ:-

ਅਧਿਕਾਰੀ/ਕਰਮਚਾਰੀ ਦੇ ਵਿਅਕਤੀਗਤ ਗੁਣ/ਵਿਸ਼ੇਸ਼ਤਾਵਾਂ ਅਤੇ ਕੀਤੇ ਕੰਮ ਦਾ ਮੁਲਅੰਕਣ:

		ਵੱਧ ਤੋਂ ਵੱਧ ਅੰਕਿਕ ਗਰੇਡਿੰਗ (Numerical grading)	ਰਿਪੋਰਟ ਕਰਤਾ ਅਧਿਕਾਰੀ ਵੱਲੋਂ ਅੰਕਿਕ ਗਰੇਡਿੰਗ	ਰਿਪੋਰਟ ਕਰਤਾ ਅਧਿਕਾਰੀ ਦੇ ਹਸਤਾਖਰ	ਰੀਵਿਊ ਕਰਤਾ ਅਧਿਕਾਰੀ ਵੱਲੋਂ ਦਿੱਤੀ ਗਰੇਡਿੰਗ ਉਹ ਰਿਪੋਰਟ ਕਰਤਾ ਨਾਲ ਸਹਿਮਤ ਨਹੀਂ ਹੈ।	ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ
	1	2	3	4	5	6
1.	ਕੰਮ ਪ੍ਰਤੀ ਵਤੀਰਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਅਤੇ ਸਮੇਂ ਸਿਰ ਕੰਮ ਨਿਪਟਾਉਣ ਦੀ ਸਮਰੱਥਾ (Attitude towards work and sense of Responsibility and ability to dispose work within prescribed time)	0-15				
2.	ਸਿੱਖਣ ਦੀ ਭਾਵਨਾ (Keeness to learn)	0-10				
3.	ਕੰਮ ਦੀ ਗੁਣਵੱਤਾ ਅਤੇ ਨਿਪੁੰਨਤਾ ਅਤੇ ਕੰਮ ਦੇ ਖੇਤਰੀ ਵਿੱਚ ਰੂਲਾਂ/ਨਿਯਮਾਂ/ਕੰਮ ਦੇ ਤਰੀਕੇ ਦੀ ਜਾਣਕਾਰੀ ਅਤੇ ਉਹਨਾਂ ਦੀ ਸਹੀ ਵਰਤੋਂ ਸਬੰਧੀ ਗਿਆਨ।(Quality of Work and Efficiency and Knowledge of rules/regulations procedures relating to work and proper application thereof)	0-10				
4.	ਅਨੁਸ਼ਾਸਨ ਰੱਖਣਾ (Maintenance of discipline)	0-5				

5.	ਮੁਲਅੰਕਣ ਤੇ ਵਿਸ਼ਲੇਸ਼ਣ ਕਰਨ ਦੀ ਸਮਰੱਥਾ (Ability to Examine & Analyse issues)	0-8				
6.	ਕੰਪਿਊਟਰ ਤੇ ਕੰਮ ਕਰਨ ਦੀ ਪ੍ਰਵੀਨਤਾ (Proficiency in Computer Skills)	0-6				
7.	ਪੰਜਾਬੀ ਵਿੱਚ ਕੰਮ ਕਰਨ ਦੀ ਸਮਰੱਥਾ (Ability to Work in Punjabi)	0-6				
8.	ਟੀਮ ਦੇ ਤੌਰ ਤੇ ਕੰਮ ਕਰਨ ਦੀ ਸਮਰੱਥਾ ਅਤੇ ਅੰਦਰੂਨੀ ਆਪਸੀ ਸਬੰਧ (Ability to work as a team & Inter-Personal Relations)	0-5				
9.	ਅਲਾਟ ਕੀਤੇ ਕੰਮਾਂ-ਟੀਚਿਆਂ ਦੀ ਪ੍ਰਾਪਤੀ (Achievement of targets/tasks allotted)	20				
10.	ਤਾਇਨਾਤੀ ਦੇ ਸਥਾਨ ਤੋਂ ਬਾਹਰ ਦੇ ਹੋਰ ਸਰਕਾਰੀ ਕੰਮ ਜਿਵੇਂ ਕਿ ਕੋਰਟ ਕੇਸ, ਖੇਤਰੀ ਦਫ਼ਤਰਾਂ ਦਾ ਦੌਰਾ, ਅੰਕੜੇ ਇਕੱਤਰ ਕਰਨਾ ਆਦਿ ਸਬੰਧੀ ਯੋਗਦਾਨ (Contribution in disposal of other Government duties outside the place of posting like court cases, visit to field offices or collection of data etc.)	10				
11.	ਰਿਕਾਰਡ ਦੀ ਸਾਂਭ (Maintenance of record)	5				
	ਕੁੱਲ ਜੋੜ	100				

ਨੋਟ:- ਏ.ਪੀ.ਏ.ਆਰ ਦੇ ਪ੍ਰੋਫਾਰਮੇ ਵਿੱਚ ਹੇਠ ਲਿਖੇ ਅਨੁਸਾਰ ਪ੍ਰਤੀਸ਼ੱਤਤਾ ਦੇ ਆਧਾਰ ਤੇ ਦਰਜਾਬੰਦੀ ਕੀਤੀ ਜਾਵੇ :-

ਅੰਕਿਕ ਗਰੇਡਿੰਗ	ਦਰਜਾਬੰਦੀ
81-100%	ਉਤਮ
61-80%	ਬਹੁਤ ਅੱਛਾ
51-60%	ਅੱਛਾ
31-50%	ਅੰਸਤ
30%ਜਾਂ ਘੱਟ	ਅੰਸਤ ਤੋਂ ਘੱਟ

Name & designation of the officer reported upon	
Period of Report	

ਭਾਗ-4 ਆਮ (General)

- 1. ਆਮ ਜਨਤਾ ਨਾਲ ਸੰਪਰਕ (ਜਿੱਥੇ ਕਿਤੇ ਲਾਗੂ ਹੋਵੇ) (ਕ੍ਰਿਪਾ ਕਰਕੇ ਆਮ ਜਨਤਾ ਦੀ ਅਧਿਕਾਰੀ ਤੱਕ ਪਹੁੰਚ(accessibility) ਦੀ ਅਤੇ ਉਹਨਾਂ ਦੀ ਲੋੜਾਂ ਪ੍ਰਤੀ ਸੰਵਦੇਨਸ਼ੀਲਤਾ ਬਾਰੇ ਟਿੱਪਣੀ ਦਿੱਤੀ ਜਾਵੇ)
- 2. ਕਮਜ਼ੋਰ ਵਰਗਾਂ ਪ੍ਰਤੀ ਵਤੀਰੇ ਬਾਰੇ ਟਿੱਪਣੀ :
- 3. ਟ੍ਰੇਨਿੰਗ (ਅਧਿਕਾਰੀ ਦੇ ਭਵਿੱਖ ਵਿੱਚ ਕੰਮ -ਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਉਸ ਦੇ ਕੰਮ ਕਰਨ ਦੀ ਸਮਰੱਥਾ ਵਿੱਚ ਸੁਧਾਰ ਲਿਆਉਣ ਲਈ ਟ੍ਰੇਨਿੰਗ ਦੀ ਸਿਫਾਰਸ਼ ਕੀਤੀ ਜਾਵੇ।
- 4 ਸਿਹਤ ਦੀ ਸਥਿਤੀ:
- 5 ਦਿਆਨਤਦਾਰੀ (Integrity) ਬਾਰੇ ਟਿੱਪਣੀ:-
- 6) ਰਿਪੋਰਟ ਕਰਤਾ ਅਧਿਕਾਰੀ ਵੱਲੋਂ ਕਰਮਚਾਰੀ/ ਅਧਿਕਾਰੀ ਦੀ ਸਮਰੱਥਾ ਅਤੇ ਅਸਮਰੱਥਤਾ , ਟੀਚਿਆਂ ਦੀ ਪ੍ਰਾਪਤੀ, ਅਸਾਧਾਰਨ ਪ੍ਰਾਪਤੀਆਂ, ਮਹੱਤਵਪੂਰਨ ਅਸਫਲਤਾਵਾਂ 100 (ਸੌ) ਸਬੰਧੀ ਸ਼ਬਦਾ ਵਿੱਚ ਵਰਨਣ ਕੀਤਾ ਜਾਵੇ।

ਨੋਟ:- ਇਸ ਭਾਗ-4 ਵਿੱਚ ਦਿੱਤੇ ਕਥਨਾਂ ਵਿੱਚ ਕੀ ਪ੍ਰਤੀਕੂਲ ਕਥਨ ਹਨ ਜਾਂ ਨਹੀਂ?(ਇਹ ਕਾਲਮ ਟਿੱਕ ਕਰਨਾ ਲਾਜ਼ਮੀ ਹੈ) (Tick (✓) ਕੀਤਾ ਜਾਵੇ)

ਹਾਂ

ਜਾਂ

ਨਹੀਂ

Name & designation of the officer reported upon	
Period of Report	

6. ਭਾਗ-3 ਵਿੱਚੋਂ ਪ੍ਰਾਪਤ ਕੀਤੇ ਕੁੱਲ ਅੰਕ:-

100	
-----	--

7. ਦਿੱਤੀ ਜਾਣ ਵਾਲੀ ਦਰਜਾਬੰਦੀ

--

ਸਥਾਨ :
ਮਿਤੀ

ਰਿਪੋਰਟ ਲਿਖਣ ਵਾਲੇ ਅਧਿਕਾਰੀ ਦੇ ਹਸਤਾਖਰ
ਨਾਂ
ਰਿਪੋਰਟ ਅਧੀਨ ਸਮੇਂ ਦੌਰਾਨ
ਅਹੁੱਦਾ

Name & designation of the officer reported upon	
Period of Report	

ਭਾਗ-5

ਰੀਵਿਊ ਕਰਤਾ ਅਧਿਕਾਰੀ ਦੇ ਕਥਨ:-

- 1) ਰੀਵਿਊ ਕਰਤਾ ਅਧਿਕਾਰੀ ਅਧੀਨ ਕੀਤੇ ਕੰਮ ਦਾ ਸਮਾਂ
- 2) ਕੀ ਤੁਸੀਂ ਰਿਪੋਰਟ ਕਰਤਾ ਅਧਿਕਾਰੀ ਵੱਲੋਂ ਭਾਗ-3 ਵਿੱਚ ਕੀਤੇ ਮੁਲੰਕਣ ਨਾਲ ਸਹਿਮਤ ਹੋ? ਜੇਕਰ ਨਹੀਂ ਤਾਂ ਭਾਗ-3 ਵਿੱਚ ਉਪਲੱਬਧ ਕਾਲਮ ਵਿੱਚ ਆਪਣਾ ਮੁਲੰਕਣ ਦਰਜ ਕੀਤਾ ਜਾਵੇ।
- 3) ਕੀ ਤੁਸੀਂ ਰਿਪੋਰਟ ਕਰਤਾ ਅਧਿਕਾਰੀ ਵੱਲੋਂ ਭਾਗ-4 ਵਿੱਚ ਦਰਜ ਕੀਤੇ ਕਥਨਾਂ ਨਾਲ ਸਹਿਮਤ ਹੋ? ਜੇਕਰ ਨਹੀਂ ਤਾਂ ਅਸਹਿਮਤੀ ਦੇ ਕਾਰਨ ਵੀ ਦੱਸੇ ਜਾਣ?
- 4) ਰੀਵਿਊ ਕਰਤਾ ਅਧਿਕਾਰੀ ਦੇ ਕਥਨ (ਕ੍ਰਿਪਾ ਕਰਕੇ ਅਧਿਕਾਰੀ ਦੇ ਸਮੁੱਚੇ ਗੁਣਾਂ, ਸਮੇਤ ਸਮਰੱਥਤਾਵਾਂ, ਅਸਮਰੱਥਤਾਵਾਂ ਅਤੇ ਟੀਚਿਆਂ ਦੀਆਂ ਪ੍ਰਾਪਤੀਆਂ ਬਾਰੇ ਲੱਗਭਗ 100 ਸ਼ਬਦਾਂ ਵਿੱਚ ਵਰਣਨ ਕੀਤਾ ਜਾਵੇ।

- 5) ਦਿੱਤੀ ਜਾਣ ਵਾਲੀ ਦਰਜਾਬੰਦੀ:-

ਸਥਾਨ:
ਮਿਤੀ:

ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ

ਨਾਂ

ਰਿਪੋਰਟ ਅਧੀਨ ਸਮੇਂ ਦੌਰਾਨ

ਅਹੁੱਦਾ

Name & designation of the officer reported upon	
Period of Report	

ਭਾਗ-6

ਪ੍ਰਵਾਨਕਰਤਾ ਅਧਿਕਾਰੀ ਵੱਲੋਂ ਰਿਪੋਰਟ

1. ਕੀ ਪ੍ਰਵਾਨ ਕਰਤਾ ਅਧਿਕਾਰੀ ਰੀਵਿਊ ਕਰਤਾ ਅਧਿਕਾਰੀ ਵੱਲ ਦਿੱਤੀ ਗਰੇਡਿੰਗ ਨਾਲ ਸਹਿਮਤ ਹਨ। ਜੇਕਰ ਨਹੀਂ ਤਾਂ ਸੋਧੀ ਗਰੇਡਿੰਗ ਦੱਸੀ ਜਾਵੇ।
ਅਸਹਿਮਤੀ ਦੇ ਕਾਰਨ ਵੀ ਦੱਸੇ ਜਾਣ:-

2. ਕੀ ਕੋਈ ਐਡਵਰਸ ਰਿਮਾਰਕਸ ਅਧਿਕਾਰੀ ਨੂੰ ਕੰਨਵੇ ਕਰਨੇ ਲੋੜੀਂਦੇ ਹਨ? ਜੇ ਹਾਂ ਤਾਂ ਇਸ ਦਾ ਸੰਖੇਪ ਸਾਰ ਦਿੱਤਾ ਜਾਵੇ।

3. ਦਿੱਤੀ ਜਾਣ ਵਾਲੀ (Final) ਅੰਤਮ ਦਰਜਾਬੰਦੀ:-

(ਉੱਤਮ / ਬਹੁਤ ਔਛਾ / ਔਛਾ /ਔਸਤ / ਔਸਤ ਤੋਂ ਘੱਟ)

ਸਥਾਨ:
ਮਿਤੀ

ਪ੍ਰਵਾਨ ਕਰਤਾ ਅਧਿਕਾਰੀ ਦੇ ਹਸਤਾਖਰ

ਨਾਂ.....

ਰਿਪੋਰਟ ਅਧੀਨ ਸਮੇਂ ਦੌਰਾਨ

ਅਹੁੱਦਾ.....

(ਹਦਾਇਤਾਂ)

1. ਸਲਾਨਾ ਪ੍ਰਗਤੀ ਪ੍ਰੀਖਣ ਰਿਪੋਰਟ ਇੱਕ ਅਹਿਮ ਦਸਤਾਵੇਜ਼ ਹੈ। ਇਹ ਅਧਿਕਾਰੀ ਦੇ ਕੰਮ ਕਾਜ ਦਾ ਮੁਲੰਕਣ ਕਰਨ ਅਤੇ ਕੈਰੀਅਰ ਦੀ ਅਗਲੇਰੀ ਪਦ-ਉੱਨਤੀ ਲਈ ਇੱਕ ਅਹਿਮ ਜਾਣਕਾਰੀ ਮੁਹੱਈਆ ਕਰਵਾਉਂਦਾ ਹੈ। ਇਸ ਲਈ ਜਿਸ ਕਰਮਚਾਰੀ/ਅਧਿਕਾਰੀ ਦੀ ਰਿਪੋਰਟ ਲਿਖੀ ਜਾ ਰਹੀ ਹੈ, ਰਿਪੋਰਟ ਕਰਤਾ ਅਧਿਕਾਰੀ ਦੀ ਰਿਪੋਰਟ ਲਿਖੀ ਜਾ ਰਹੀ ਹੈ, ਰਿਪੋਰਟ ਕਰਤਾ ਅਧਿਕਾਰੀ ਅਤੇ ਰੀਵਿਊ ਕਰਤਾ ਅਧਿਕਾਰੀ ਨੂੰ ਬਹੁਤ ਜ਼ਿੰਮੇਵਾਰੀ ਨਾਲ ਇਸ ਫਾਰਮ ਨੂੰ ਭਰਨ ਵਿੱਚ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ।
2. ਰਿਪੋਰਟ ਕਰਤਾ ਅਧਿਕਾਰੀ ਨੂੰ ਇਹ ਮਹਿਸੂਸ ਕਰਨਾ ਚਾਹੀਦਾ ਹੈ ਕਿ ਇਸ ਦਾ ਉਦੇਸ਼ ਅਧਿਕਾਰੀ ਦਾ ਵਿਕਾਸ ਕਰਨਾ ਹੈ, ਤਾਂ ਜੋ ਉਹ ਆਪਣੀ ਸਮਰੱਥਤਾ ਨੂੰ ਪਹਿਚਾਣ ਸਕੇ। ਇਹ ਖਾਮੀਆਂ ਲੱਭਣ ਵਾਲੀ ਕਾਰਵਾਈ ਨਹੀਂ ਹੈ ਬਲਕਿ ਇੱਕ ਵਿਕਾਸ ਕਰਨ ਵਾਲੀ ਪ੍ਰੀਕ੍ਰਿਆ ਹੈ। ਰਿਪੋਰਟ ਲਿਖਣ ਵਾਲੇ ਅਧਿਕਾਰੀ ਅਤੇ ਰੀਵਿਊ ਕਰਤਾ ਅਧਿਕਾਰੀ ਵੱਲੋਂ ਉਸ ਅਧਿਕਾਰੀ, ਜਿਸ ਦੀ ਰਿਪੋਰਟ ਲਿਖੀ ਜਾਣੀ ਹੈ, ਦੇ ਕੰਮ ਪ੍ਰਤੀ ਕਮੀਆਂ, ਵਤੀਰਾ ਜਾਂ ਉਸ ਦਾ ਸਮੁੱਚਾ ਵਿਅਕਤੀਤਵ (personality) ਬਾਰੇ ਰਿਪੋਰਟ ਕੀਤੀ ਜਾਣੀ ਹੈ।
3. ਇਹ ਭਾਗ ਪੂਰਾ ਧਿਆਨ (**Care & Attention**) ਅਤੇ ਸਮਾਂ (Adequate time) ਦੇ ਕੇ ਭਰੇ ਜਾਣੇ ਚਾਹੀਦੇ ਹਨ। ਰਿਪੋਰਟ ਨੂੰ ਸਧਾਰਨ ਤੌਰ ਤੇ (Casual or Superficial manner) ਭਰੇ ਜਾਣ ਦੀ ਕੋਸ਼ਿਸ਼ ਦਾ ਉੱਚ-ਅਧਿਕਾਰੀਆਂ ਨੂੰ ਸਪਸ਼ਟ ਤੌਰ ਤੇ ਪਤਾ ਚਲ ਜਾਂਦਾ ਹੈ।
4. ਰੀਵਿਊ ਕਰਤਾ ਅਧਿਕਾਰੀ ਵੱਲੋਂ ਦਿੱਤੀ ਸੋਧੀ ਗ੍ਰੇਡਿੰਗ ਜੇਕਰ ਉਹ ਰਿਪੋਰਟ ਕਰਤਾ ਅਧਿਕਾਰੀ ਨਾਲ ਸਹਿਮਤ ਨਹੀਂ ਹੈ ਤਾਂ ਰੀਵਿਊ ਕਰਤਾ ਅਧਿਕਾਰੀ ਵੱਲੋਂ ਸੋਧੀ ਗ੍ਰੇਡਿੰਗ ਕਰ ਸਕਣਗੇ।
5. ਹਰ ਇੱਕ ਉੱਤਰ ਸੰਖੇਪ ਰੂਪ ਵਿੱਚ ਦਿੱਤਾ ਜਾਵੇ, ਕੇਵਲ ਉਸ ਨੂੰ ਛੱਡ ਕੇ ਜਿੱਥੇ ਅੰਕਿਕ ਗ੍ਰੇਡਿੰਗ (numerical grading) ਦਿੱਤੀ ਜਾਣੀ ਹੈ, ਦੱਸਿਆ ਗਿਆ ਸਥਾਨ ਉੱਤਰ ਦੀ ਲੰਬਾਈ ਦਰਸਾਉਂਦਾ ਹੈ। ਸ਼ਬਦਾਂ ਅਤੇ ਪਦਬੰਦੀ (Phrases) ਨੂੰ ਧਿਆਨ ਨਾਲ ਚੁਣਿਆ ਜਾਵੇ ਅਤੇ ਉੱਤਰ ਰਿਕਾਰਡ ਕਰਨ ਵਾਲੇ ਅਧਿਕਾਰੀ ਦੇ ਇਰਾਦੇ ਨੂੰ ਸਹੀ ਢੰਗ ਨਾਲ ਦਰਸਾਉਂਦਾ ਹੋਵੇ ਸਪੱਸ਼ਟ ਅਤੇ ਸਧਾਰਣ ਭਾਸ਼ਾ ਦਾ ਪ੍ਰਯੋਗ ਕੀਤਾ ਜਾਵੇ।
6. ਰਿਪੋਰਟ ਲਿਖਣ ਵਾਲਾ ਅਧਿਕਾਰੀ ਉਸ ਅਧਿਕਾਰੀ ਜਿਸ ਦੀ ਰਿਪੋਰਟ ਲਿਖੀ ਜਾਣੀ ਹੋਵੇ, ਦਾ ਸਾਲ ਦੇ ਸ਼ੁਰੂ ਵਿੱਚ ਸਾਲ ਦੇ ਪੂਰੇ ਕਰਨ ਵਾਲੇ ਟੀਚੇ ਦੇਵੇਗਾ। ਜੇਕਰ ਕੋਈ ਅਧਿਕਾਰੀ ਰਿਪੋਰਟ ਅਧੀਨ ਸਾਲ ਦੇ ਲਈ ਨਵਾਂ ਪਦ ਸੰਭਾਲਦਾ ਹੈ ਤਾਂ ਇਸ ਤਰ੍ਹਾਂ ਦੇ ਟੀਚੇ ਨਵੇਂ ਪਦ ਸੰਭਾਲਣ ਦੇ ਸਮੇਂ ਨਿਸ਼ਚਿਤ ਕੀਤੇ ਜਾਣਗੇ। ਕੰਮ/ਟੀਚੇ ਦੇਵੇਂ, ਸਬੰਧਤ ਅਧਿਕਾਰੀਆਂ ਨੂੰ ਸਪਸ਼ਟ ਰੂਪ ਵਿੱਚ ਜਾਣੇ ਅਤੇ ਸਮਝੇ ਜਾਣੇ ਹੋਣਗੇ।
7. ਭਾਵੇਂ ਪ੍ਰਗਤੀ ਨਿਰੀਖਣ ਇੱਕ ਸਾਲਾਨਾ ਅਭਿਆਸ ਹੈ, ਇਹ ਮਾਨਵ ਸੰਸਾਧਨ ਵਿਕਾਸ (Human Resources Development) ਦਾ ਸਾਧਨ (Tool) ਬਣਾ ਸਕਦਾ ਹੈ। ਇਸ ਲਈ ਰਿਪੋਰਟ ਲਿਖਣ ਵਾਲੇ ਅਧਿਕਾਰੀ ਨੂੰ ਨਿਯਮਤ ਸਮੇਂ ਦੌਰਾਨ (Regular Intervals Review) ਕੰਮ ਦਾ ਮੁਲੰਕਣ ਕਰਨਾ ਚਾਹੀਦਾ ਹੈ ਅਤੇ ਸਲਾਹ ਆਦਿ ਨਾਲ ਇਸ ਨੂੰ ਸੁਧਾਰਨ ਦੇ ਕਦਮ ਉਠਾਉਣੇ ਚਾਹੀਦੇ ਹਨ।

8. ਹਰ ਇੱਕ ਮੁਲੰਕਣ ਕਰਤਾ (Each Appraiser) ਦੀ ਇਹ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਮੁਲੰਕਣ ਕਰਨ ਵਾਲੇ ਅਧਿਕਾਰੀ ਦੀ ਕਾਰਜਕੁਸ਼ਲਤਾ, ਆਚਰਣ, ਵਿਵਹਾਰ ਅਤੇ ਯੋਗਤਾ (Performance, Conduct, Behavior and Potential) ਦੀ ਅਸਲ ਤਸਵੀਰ ਪੇਸ਼ ਕਰੇ।
9. ਇਹ ਮੁਲੰਕਣ, ਮੁਲੰਕਣ ਕਰਨ ਵਾਲੇ ਅਧਿਕਾਰੀ ਦੀ ਕਾਰਜਕੁਸ਼ਲਤਾ ਦੇ ਬਾਰੇ ਰਿਪੋਰਟ ਅਧੀਨ ਸਮੇਂ ਤੱਕ ਹੀ ਸੀਮਿਤ ਰਹਿਣਾ ਚਾਹੀਦਾ ਹੈ।
10. ਇੱਕੋ ਕਾਡਰ ਵਿੱਚ ਬਰਾਬਰ ਦੇ ਰੈਂਕ ਦੀਆਂ ਕੁੱਝ ਆਸਾਮੀਆਂ ਜਿਆਦਾ ਮਿਹਨਤਕਸ਼ ਹੁੰਦੀਆਂ ਹਨ। ਰਿਪੋਰਟ ਕਰਤਾ/ਰੀਵਿਊ ਕਰਤਾ ਅਧਿਕਾਰੀ ਨੂੰ ਇਸ ਗੱਲ ਦਾ ਰਿਪੋਰਟ ਲਿਖਣ ਸਮੇਂ ਉਚੇਚਾ ਧਿਆਨ ਰੱਖਣਾ ਹੁੰਦਾ ਹੈ ਅਤੇ ਲੋੜ ਅਨੁਸਾਰ ਉਸ ਦੀ ਟਿੱਪਣੀ ਰਿਪੋਰਟ ਵਿੱਚ ਕਰਨੀ ਲੋੜੀਂਦੀ ਹੈ।

ਦਿਆਨਤਦਾਰੀ ਬਾਰੇ ਰਿਪੋਰਟ ਦੇਣ ਸਮੇਂ ਧਿਆਨ ਰੱਖਣ ਬਾਰੇ:-

- ੳ) ਜੇਕਰ ਕਿਸੇ ਕਰਮਚਾਰੀ/ਅਧਿਕਾਰੀ ਦੀ ਦਿਆਨਤਦਾਰੀ ਸ਼ੱਕੀ ਹੈ ਤਾਂ ਸਪੱਸ਼ਟ ਤੌਰ ਤੇ ਇੰਦਰਾਜ਼ ਕੀਤਾ ਜਾਵੇ।
- ਅ) ਕਿਸੇ ਕਰਮਚਾਰੀ ਦੀ ਦਿਆਨਤਦਾਰੀ ਸ਼ੱਕੀ ਹੈ। ਤਾਂ ਉਸ ਦਾ ਖਾਨਾ ਖਾਲੀ ਛੱਡ ਕੇ ਹੇਠ ਲਿਖੇ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ:-
- 1) ਵੱਖਰੇ ਤੌਰ ਤੇ ਨੋਟ ਤਿਆਰ ਕੀਤਾ ਜਾਵੇ ਅਤੇ ਆਪਣੇ ਉੱਚ-ਅਧਿਕਾਰੀ ਨੂੰ ਇਸ ਸਬੰਧੀ ਸਥਿਤੀ ਰਿਕਾਰਡ ਕਰਨ ਲਈ ਗੁਪਤ ਤੌਰ ਤੇ ਕਾਰਵਾਈ ਕੀਤੀ ਜਾਵੇ। ਉਸ ਦੇ ਕੰਮ ਆਦਿ ਨੂੰ ਮੁਲੰਕਣ ਕਰਦੇ ਹੋਏ ਉਸ ਦੀ ਦਿਆਨਤਦਾਰੀ ਬਾਰੇ ਰਿਪੋਰਟ ਤਿਆਰ ਕੀਤੀ ਜਾਵੇ।
 - 2) ਜੇਕਰ ਉਸ ਦੀ ਉਕਤ ਰਿਪੋਰਟ ਦੇ ਆਧਾਰ ਤੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਕਰਮਚਾਰੀ/ਅਧਿਕਾਰੀ ਦੀ ਦਿਆਨਤਦਾਰੀ ਸ਼ੱਕੀ ਹੈ ਤਾਂ ਉਸ ਦੀ ਰਿਪੋਰਟ ਵਿੱਚ ਇੰਦਰਾਜ਼ ਕੀਤਾ ਜਾਵੇ।
 - 3) ਜੇਕਰ ਦਿਆਨਤਦਾਰੀ ਬਾਰੇ ਸ਼ੱਕ ਪੱਕਾ ਹੋ ਜਾਂਦਾ ਹੈ ਤਾਂ ਉਸ ਦੇ ਤੱਥ ਸਬੰਧਤ ਕਰਮਚਾਰੀ/ ਅਧਿਕਾਰੀ ਨੂੰ ਕੰਨਵੇ ਕੀਤੇ ਜਾਣੇ ਹਨ।
 - 4) ਜੇਕਰ ਫਾਲੋ ਅਪ ਐਕਸ਼ਨ ਅਨੁਸਾਰ ਦਿਆਨਤਦਾਰੀ ਸ਼ੱਕ ਹੋਣ ਬਾਰੇ ਨਾ ਤਾਂ ਕਲੀਅਰ ਹੁੰਦਾ ਹੈ ਅਤੇ ਨਾ ਹੀ ਪੱਕਾ ਹੁੰਦਾ ਹੈ ਤਾਂ ਸਬੰਧਤ ਕਰਮਚਾਰੀ/ਅਧਿਕਾਰੀ ਦੇ ਕਾਰ-ਵਿਹਾਰ ਤੇ ਨਜ਼ਰ ਰੱਖੀ ਜਾਵੇ। ਰਿਪੋਰਟ ਪੱਕੀ ਹੋਣ ਤੇ ਉਕਤ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਨੋਟ:-

ਦਿਆਨਤਦਾਰੀ ਕਿਸੇ ਕਰਮਚਾਰੀ/ਅਧਿਕਾਰੀ ਦੇ ਕੈਰੀਅਰ ਵਿੱਚ ਇੱਕ ਅਹਿਮ ਰੋਲ ਅਦਾ ਕਰਦੀ ਹੈ। ਇਸ ਲਈ ਗੁਪਤ ਰਿਪੋਰਟ ਵਿੱਚ ਇਸ ਕਾਲਮ ਨੂੰ ਭਰਨ ਲੱਗੇ ਬਹੁਤ ਸਾਵਧਾਨੀ ਵਰਤਣੇ/ਧਿਆਨ ਰੱਖਣ ਦੀ ਲੋੜ ਹੈ। ਇਸ ਮੰਤਵ ਲਈ ਰਿਪੋਰਟ ਕਰਤਾ/ਰੀਵਿਊ ਕਰਤਾ/ਪ੍ਰਵਾਨ ਕਰਤਾ ਅਧਿਕਾਰੀ ਨੂੰ ਪੂਰੀ ਸਾਵਧਾਨੀ ਵਰਤਦੇ ਹੋਏ ਸਬੰਧਤ ਕਰਮਚਾਰੀ/ਅਧਿਕਾਰੀ ਦੇ ਕੰਮ-ਕਾਜ/ਚਾਲ ਚੱਲਣ ਅਤੇ ਉਸ ਦੇ ਕੀਤੇ ਜਾਣ ਵਾਲੇ ਕੰਮ ਨੂੰ ਹਰ ਪੱਖੋਂ ਵਾਚਣ/ਤੱਥਾਂ ਦੀ ਪੜਚੋਲ ਕਰਨ ਉਪਰੰਤ ਹੀ ਦਿਆਨਤਦਾਰੀ ਬਾਰੇ ਆਪਣੇ ਕਥਨ ਦਰਜ ਕਰਨ ਜਾਂ ਜੇ ਕਿਸੇ ਨਾਲ ਬੇਇੰਨਸਾਫੀ ਨਾ ਹੋਵੇ।
